

ਗਉੜੀ ਗੁਆਰੇਰੀ ਮਹਲਾ ੫ ॥

Gauree Gwaarayree, Fifth Mehl:

ਹਮ ਧਨਵੰਤ ਭਾਗਠ ਸਚ ਨਾਇ ॥

I am prosperous and fortunate, for I have received the True Name.

ਹਰਿ ਗੁਣ ਗਾਵਹ ਸਹਜਿ ਸੁਭਾਇ ॥੧॥ ਰਹਾਉ ॥

I sing the Glorious Praises of the Lord, with natural, intuitive ease.

||1||Pause||

ਪੀਉ ਦਾਦੇ ਕਾ ਖੋਲਿ ਡਿਠਾ ਖਜਾਨਾ ॥

When I opened it up and gazed upon the treasures of my father and grandfather,

ਤਾ ਮੇਰੈ ਮਨਿ ਭਇਆ ਨਿਧਾਨਾ ॥੧॥

then my mind became very happy. ||1||

ਰਤਨ ਲਾਲ ਜਾ ਕਾ ਕਛੂ ਨ ਮੋਲੁ ॥ ਭਰੇ ਭੰਡਾਰ ਅਖੂਟ ਅਤੋਲ ॥੨॥

The storehouse is inexhaustible and immeasurable, overflowing with priceless jewels and rubies. ||2||

ਖਾਵਹਿ ਖਰਚਹਿ ਰਲਿ ਮਿਲਿ ਭਾਈ ॥

The Siblings of Destiny meet together, and eat and spend,

ਤੋਟਿ ਨ ਆਵੈ ਵਧਦੋ ਜਾਈ ॥੩॥

but these resources do not diminish; they continue to increase. ||3||

ਕਹੁ ਨਾਨਕ ਜਿਸੁ ਮਸਤਕਿ ਲੇਖੁ ਲਿਖਾਇ ॥

Says Nanak, one who has such destiny written on his forehead,

ਸੁ ਏਤੁ ਖਜਾਨੈ ਲਇਆ ਰਲਾਇ ॥੪॥੩੧॥੧੦੦॥

becomes a partner in these treasures. ||4||31||100||